

ਰਾਗੁ ਗੋਂਡ ਅਸਟਪਦੀਆ ਮਹਲਾ ੫ ਘਰੁ ੨

Raag Gond, Ashtapadees, Fifth Mehl, Second House:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਕਰਿ ਨਮਸਕਾਰ ਪੂਰੇ ਗੁਰਦੇਵ ॥

Humbly bow to the Perfect Divine Guru.

ਸਫਲ ਮੂਰਤਿ ਸਫਲ ਜਾ ਕੀ ਸੇਵ ॥

Fruitful is His image, and fruitful is service to Him.

ਅੰਤਰਜਾਮੀ ਪੁਰਖੁ ਬਿਧਾਤਾ ॥

He is the Inner-knower, the Searcher of hearts, the Architect of Destiny.

ਆਠ ਪਹਰ ਨਾਮ ਰੰਗਿ ਰਾਤਾ ॥੧॥

Twenty-four hours a day, he remains imbued with the love of the Naam, the Name of the Lord. ||1||

ਗੁਰੁ ਗੋਬਿੰਦ ਗੁਰੂ ਗੋਪਾਲ ॥

The Guru is the Lord of the Universe, the Guru is the Lord of the World.

ਅਪਨੇ ਦਾਸ ਕਉ ਰਾਖਨਹਾਰ ॥੧॥ ਰਹਾਉ ॥

He is the Saving Grace of His slaves. ||1||Pause||

ਪਾਤਿਸਾਹ ਸਾਹ ਉਮਰਾਉ ਪਤੀਆਏ ॥

He satisfies the kings, emperors and nobles.

ਦੁਸਟ ਅਹੰਕਾਰੀ ਮਾਰਿ ਪਚਾਏ ॥

He destroys the egotistical villains.

ਨਿੰਦਕ ਕੈ ਮੁਖਿ ਕੀਨੋ ਰੋਗੁ ॥

He puts illness into the mouths of the slanderers.

ਜੈ ਜੈ ਕਾਰੁ ਕਰੈ ਸਭੁ ਲੋਗੁ ॥੨॥

All the people celebrate His victory. ||2||

ਸੰਤਨ ਕੈ ਮਨਿ ਮਹਾ ਅਨੰਦੁ ॥

Supreme bliss fills the minds of the Saints.

ਸੰਤ ਜਪਹਿ ਗੁਰਦੇਉ ਭਗਵੰਤੁ ॥

The Saints meditate on the Divine Guru, the Lord God.

ਸੰਗਤਿ ਕੇ ਮੁਖ ਉਜਲ ਭਏ ॥

The faces of His companions become radiant and bright.

ਸਗਲ ਥਾਨ ਨਿੰਦਕ ਕੇ ਗਏ ॥੩॥

The slanderers lose all places of rest. ||3||

ਸਾਸਿ ਸਾਸਿ ਜਨੁ ਸਦਾ ਸਲਾਹੇ ॥

With each and every breath, the Lord's humble slaves praise Him.

ਪਾਰਬ੍ਰਹਮ ਗੁਰ ਬੇਪਰਵਾਹੇ ॥

The Supreme Lord God and the Guru are care-free.

ਸਗਲ ਭੈ ਮਿਟੇ ਜਾ ਕੀ ਸਰਨਿ ॥

All fears are eradicated, in His Sanctuary.

ਨਿੰਦਕ ਮਾਰਿ ਪਾਏ ਸਭਿ ਧਰਨਿ ॥੪॥

Smashing all the slanderers, the Lord knocks them to the ground. ||4||

ਜਨ ਕੀ ਨਿੰਦਾ ਕਰੈ ਨ ਕੋਇ ॥

Let no one slander the Lord's humble servants.

ਜੋ ਕਰੈ ਸੋ ਦੁਖੀਆ ਹੋਇ ॥

Whoever does so, will be miserable.

ਆਠ ਪਹਰ ਜਨੁ ਏਕੁ ਧਿਆਏ ॥

Twenty-four hours a day, the Lord's humble servant meditates on Him alone.

ਜਮੂਆ ਤਾ ਕੈ ਨਿਕਟਿ ਨ ਜਾਏ ॥੫॥

The Messenger of Death does not even approach him. ||5||

ਜਨ ਨਿਰਵੈਰ ਨਿੰਦਕ ਅਹੰਕਾਰੀ ॥

The Lord's humble servant has no vengeance. The slanderer is egotistical.

ਜਨ ਭਲ ਮਾਨਹਿ ਨਿੰਦਕ ਵੇਕਾਰੀ ॥

The Lord's humble servant wishes well, while the slanderer dwells on evil.

ਗੁਰ ਕੈ ਸਿਖਿ ਸਤਿਗੁਰੂ ਧਿਆਇਆ ॥

The Sikh of the Guru meditates on the True Guru.

ਜਨ ਉਬਰੇ ਨਿੰਦਕ ਨਰਕਿ ਪਾਇਆ ॥੬॥

The Lord's humble servants are saved, while the slanderer is cast into hell.
||6||

ਸੁਣਿ ਸਾਜਨ ਮੇਰੇ ਮੀਤ ਪਿਆਰੇ ॥

Listen, O my beloved friends and companions:

ਸਤਿ ਬਚਨ ਵਰਤਹਿ ਹਰਿ ਦੁਆਰੇ ॥

these words shall be true in the Court of the Lord.

ਜੈਸਾ ਕਰੇ ਸੁ ਤੈਸਾ ਪਾਏ ॥

As you plant, so shall you harvest.

ਅਭਿਮਾਨੀ ਕੀ ਜੜ ਸਰਪਰ ਜਾਏ ॥੭॥

The proud, egotistical person will surely be uprooted. ||7||

ਨੀਧਰਿਆ ਸਤਿਗੁਰ ਧਰ ਤੇਰੀ ॥

O True Guru, You are the Support of the unsupported.

ਕਰਿ ਕਿਰਪਾ ਰਾਖਹੁ ਜਨ ਕੇਰੀ ॥

Be merciful, and save Your humble servant.

ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥

Says Nanak, I am a sacrifice to the Guru;

ਜਾ ਕੈ ਸਿਮਰਨਿ ਪੈਜ ਸਵਾਰੀ ॥੮॥੧॥੨੯॥

remembering Him in meditation, my honor has been saved. ||8||1||29||